

ਸੂਹੀ ॥

Soohee:

ਉਚੇ ਮੰਦਰ ਸਾਲ ਰਸੋਈ ॥

You may have lofty mansions, halls and kitchens.

ਏਕ ਘਰੀ ਫੁਨਿ ਰਹਨੁ ਨ ਹੋਈ ॥੧॥

But you cannot stay in them, even for an instant, after death. ||1||

ਇਹੁ ਤਨੁ ਐਸਾ ਜੈਸੇ ਘਾਸ ਕੀ ਟਾਟੀ ॥

This body is like a house of straw.

ਜਲਿ ਗਇਓ ਘਾਸੁ ਰਲਿ ਗਇਓ ਮਾਟੀ ॥੧॥ ਰਹਾਉ ॥

When it is burnt, it mixes with dust. ||1||Pause||

ਭਾਈ ਬੰਧ ਕੁਟੰਬ ਸਹੇਰਾ ॥ ਓਇ ਭੀ ਲਾਗੇ ਕਾਢੁ ਸਵੇਰਾ ॥੨॥

Even relatives, family and friends begin to say, "Take his body out, immediately!"||2||

ਘਰ ਕੀ ਨਾਰਿ ਉਰਹਿ ਤਨ ਲਾਗੀ ॥

And the wife of his house, who was so attached to his body and heart,

ਉਹ ਤਉ ਭੂਤੁ ਭੂਤੁ ਕਰਿ ਭਾਗੀ ॥੩॥

runs away, crying out, "Ghost! Ghost!"||3||

ਕਹਿ ਰਵਿਦਾਸ ਸਭੈ ਜਗੁ ਲੂਟਿਆ ॥

Says Ravi Daas, the whole world has been plundered,

ਹਮ ਤਉ ਏਕ ਰਾਮੁ ਕਹਿ ਛੂਟਿਆ ॥੪॥੩॥

but I have escaped, chanting the Name of the One Lord. ||4||3||